

ਤੁਰੰਤ ਰਿਲੀਜ਼ ਲਈ

ਸਿਟੀ ਆਫ ਬ੍ਰੈਂਪਟਨ ਕਰਮਚਾਰੀਆਂ ਲਈ ਵੈਕਸੀਨੇਸ਼ਨ ਪਾਲਸੀ ਪੇਸ਼ ਕਰੇਗੀ

ਬ੍ਰੈਂਪਟਨ, ਓਨਟੈਰੀਓ (1 ਸਤੰਬਰ, 2021) – ਅੱਜ ਦੀ ਖਾਸ ਕਾਉਂਸਿਲ ਮੀਟਿੰਗ ਦੇ ਬਾਅਦ, ਸਿਟੀ ਆਫ ਬ੍ਰੈਂਪਟਨ ਵੱਲੋਂ ਸਿਟੀ ਆਫ ਬ੍ਰੈਂਪਟਨ ਦੇ ਸਾਰੇ ਸਟਾਫ ਲਈ ਵੈਕਸੀਨੇਸ਼ਨ ਪਾਲਸੀ (Vaccination Policy) ਲਾਗੂ ਕਰਨ ਦੇ ਜਾਰੀ ਯਤਨਾਂ ਨੂੰ ਅੱਗੇ ਵਧਾਇਆ ਜਾਵੇਗਾ।

ਕੋਵਿਡ-19 (COVID-19) ਦੇ ਸ਼ੁਰੂ ਹੋਣ ਤੋਂ ਬਾਅਦ, ਸਿਟੀ ਦੇ ਸਟਾਫ ਨੇ, ਪੀਲ ਪਬਲਿਕ ਹੈਲਥ (Peel Public Health) ਦੇ ਮਾਰਗ ਦਰਸ਼ਨ ਹੇਠ, ਅਜਿਹੇ ਕਈ ਉਪਾਵਾਂ ਨੂੰ ਲਾਗੂ ਕਰਨ ਤੇ ਲੇਬਰ ਭਾਈਵਾਲਾਂ ਅਤੇ ਪੀਲ ਰੀਜਨ (Peel Region) ਦੀਆਂ ਮਿਊਨਿਸਿਪਲਟੀਜ਼ ਦੇ ਨਾਲ ਮਿਲ ਕੇ ਕੰਮ ਕੀਤਾ ਹੈ, ਜੋ ਸਿਟੀ ਦੀਆਂ ਸੇਵਾਵਾਂ ਦੀ ਡਿਲੀਵਰੀ ਵਿੱਚ ਕਰਮਚਾਰੀਆਂ ਅਤੇ ਪਬਲਿਕ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹਨ। ਇਹ ਪਾਲਸੀ, ਸਿਟੀ ਦੇ ਸਟਾਫ ਅਤੇ ਉਹਨਾਂ ਦੇ ਪਰਿਵਾਰਾਂ ਦੀ ਸਿਹਤ ਅਤੇ ਸੁਰੱਖਿਆ ਬਣਾਏ ਰੱਖਣ ਵਿੱਚ ਮਦਦ ਕਰਦੇ ਹੋਏ ਅਤੇ ਇਹ ਯਕੀਨੀ ਬਣਾਉਂਦੇ ਹੋਏ ਉਸੇ ਦ੍ਰਿਸ਼ਟੀਕੋਣ ਦੀ ਪਾਲਣਾ ਕਰੇਗੀ ਕਿ ਸਿਟੀ ਕੋਵਿਡ-19 ਤੋਂ ਸੁਰੱਖਿਆ ਦਿੰਦੇ ਹੋਏ, ਆਪਣੀ ਕਮਿਊਨਿਟੀ ਨੂੰ ਸੁਰੱਖਿਅਤ ਰੂਪ ਨਾਲ ਸੇਵਾ ਪੇਸ਼ ਕਰਨਾ ਜਾਰੀ ਰੱਖ ਸਕਦੀ ਹੈ।

ਸਿਟੀ ਦੀ ਪਾਲਸੀ, ਓਨਟੈਰੀਓ ਸਰਕਾਰ (Government of Ontario) ਵੱਲੋਂ ਅੱਜ ਐਲਾਨੀ ਗਈ ਜਾਣਕਾਰੀ ਤੇ ਵੀ ਵਿਚਾਰ ਕਰੇਗੀ, ਜਿਸ ਵਾਸਤੇ ਚੋਣਵੀਆਂ ਥਾਵਾਂ ਵਿੱਚ ਵੈਕਸੀਨੇਸ਼ਨ ਦਾ ਸਬੂਤ ਜ਼ਰੂਰੀ ਹੋਵੇਗਾ।

ਪੀਲ ਰੀਜਨ ਵਿਚਲੇ ਸਭ ਤੋਂ ਵੱਡੇ ਇੰਪਲਾਇਰਸ ਵਿੱਚੋਂ ਇੱਕ ਵਜੋਂ, ਸਿਟੀ ਆਫ ਬ੍ਰੈਂਪਟਨ ਵਿੱਚ 6,000 ਤੋਂ ਵੱਧ ਕਰਮਚਾਰੀ ਨਿਯੁਕਤ ਹਨ। ਇਹ ਅਜਿਹੇ ਸਿਹਤਮੰਦ ਅਤੇ ਸੁਰੱਖਿਅਤ ਕਾਰਜਸਥਾਨ ਲਈ ਵਰਨਬੱਧ ਹੈ, ਜੋ ਸਟਾਫ ਅਤੇ ਉਸ ਕਮਿਊਨਿਟੀ ਦੀ ਸਿਹਤ ਨੂੰ ਤਰਜੀਹ ਦਿੰਦਾ ਹੋਵੇ, ਜਿਸਨੂੰ ਇਹ ਸੇਵਾ ਪੇਸ਼ ਕਰਦਾ ਹੈ। ਇਹ ਪਾਲਸੀ, ਸਿਟੀ ਦੇ ਸਾਰੇ ਵਿਭਾਗਾਂ ਵਿੱਚ, ਸਾਰੇ ਕਰਮਚਾਰੀਆਂ ਤੇ ਲਾਗੂ ਹੋਵੇਗੀ।

ਛੇਟਾਂ ਵਾਲੇ ਵਿਅਕਤੀਆਂ ਨੂੰ ਓਨਟੈਰੀਓ ਹਿਊਮੈਨ ਰਾਈਟਸ ਕੋਡ (Ontario Human Rights Code) ਹੇਠ ਰੱਖਿਆ ਜਾਵੇਗਾ।

ਪ੍ਰਭਾਵੀ ਤਾਰੀਖਾਂ ਸਮੇਤ, ਪੂਰੀ ਪਾਲਸੀ ਨੂੰ ਆਉਣ ਵਾਲੇ ਹਫ਼ਤੇ ਵਿੱਚ ਪੂਰਾ ਕੀਤਾ ਜਾਵੇਗਾ।

-30-

ਕੈਨੇਡਾ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ ਵਧਣ ਵਾਲੇ ਸ਼ਹਿਰਾਂ ਵਿੱਚੋਂ ਇੱਕ ਦੇ ਤੌਰ ਤੇ, ਬ੍ਰੈਂਪਟਨ 700,000 ਲੋਕਾਂ ਅਤੇ 75,000 ਕਾਰੋਬਾਰੀਆਂ ਦਾ ਘਰ ਹੈ। ਅਸੀਂ ਜੋ ਵੀ ਕਰਦੇ ਹਾਂ, ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕਰਦੇ ਹਾਂ। ਅਸੀਂ ਸਾਡੇ ਵੰਨ-ਸੁਵੰਨੇ ਭਾਈਚਾਰਿਆਂ ਤੋਂ ਸਰਗਰਮ ਹੁੰਦੇ ਹਾਂ, ਅਸੀਂ ਨਿਵੇਸ਼ ਨੂੰ ਆਕਰਸ਼ਿਤ ਕਰਦੇ ਹਾਂ ਅਤੇ ਅਸੀਂ ਤਕਨੀਕ ਅਤੇ ਵਾਤਾਵਰਣ ਸਬੰਧੀ ਨਵੀਨਤਾ ਨੂੰ ਅੱਗੇ ਵਧਾਉਣ ਦੇ ਸਫ਼ਰ ਤੇ ਹਾਂ। ਅਸੀਂ ਇੱਕ ਅਜਿਹਾ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਉੱਨਤੀ ਲਈ ਭਾਈਵਾਲੀ ਕਰਦੇ ਹਾਂ, ਜੋ ਸੁਰੱਖਿਅਤ, ਸਥਿਰ ਅਤੇ ਸਫਲ ਹੋਵੇ। ਸਾਡੇ ਨਾਲ [Twitter](#), [Facebook](#), ਅਤੇ [Instagram](#) ਤੇ ਜੁੜੋ। www.brampton.ca ਤੇ ਹੋਰ ਜਾਣੋ।

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟੀਜਿਕ ਕਮਿਊਨਿਕੇਸ਼ਨ



Media Release

ਸਿਟੀ ਆਫ ਬ੍ਰੈਮਪਟਨ

905-874-3426 | Monika.Duggal@brampton.ca

